

ਬਸੰਤੁ ਮਹਲਾ ੫ ॥

Basant, Fifth Mehl:

ਹਟਵਾਣੀ ਧਨ ਮਾਲ ਹਾਟੁ ਕੀਤੁ ॥

The shopkeeper deals in merchandise for profit.

ਜੁਆਰੀ ਜੁਏ ਮਾਹਿ ਚੀਤੁ ॥

The gambler's consciousness is focused on gambling.

ਅਮਲੀ ਜੀਵੈ ਅਮਲੁ ਖਾਇ ॥

The opium addict lives by consuming opium.

ਤਿਉ ਹਰਿ ਜਨੁ ਜੀਵੈ ਹਰਿ ਧਿਆਇ ॥੧॥

In the same way, the humble servant of the Lord lives by meditating on the Lord. ||1||

ਅਪਨੈ ਰੰਗਿ ਸਭੁ ਕੋ ਰਚੈ ॥

Everyone is absorbed in his own pleasures.

ਜਿਤੁ ਪ੍ਰਭਿ ਲਾਇਆ ਤਿਤੁ ਤਿਤੁ ਲਗੈ ॥੧॥ ਰਹਾਉ ॥

He is attached to whatever God attaches him to. ||1||Pause||

ਮੇਘ ਸਮੈ ਮੋਰ ਨਿਰਤਿਕਾਰ ॥

When the clouds and the rain come, the peacocks dance.

ਚੰਦ ਦੇਖਿ ਬਿਗਸਹਿ ਕਉਲਾਰ ॥

Seeing the moon, the lotus blossoms.

ਮਾਤਾ ਬਾਰਿਕ ਦੇਖਿ ਅਨੰਦ ॥

When the mother sees her infant, she is happy.

ਤਿਉ ਹਰਿ ਜਨੁ ਜੀਵਹਿ ਜਪਿ ਗੋਬਿੰਦ ॥੨॥

In the same way, the humble servant of the Lord lives by meditating on the Lord of the Universe. ||2||

ਸਿੰਘ ਰੁਚੈ ਸਦ ਭੋਜਨੁ ਮਾਸ ॥

The tiger always wants to eat meat.

ਰਣੁ ਦੇਖਿ ਸੂਰੇ ਚਿਤ ਉਲਾਸ ॥

Gazing upon the battlefield, the warrior's mind is exalted.

ਕਿਰਪਨ ਕਉ ਅਤਿ ਧਨ ਪਿਆਰੁ ॥

The miser is totally in love with his wealth.

ਹਰਿ ਜਨ ਕਉ ਹਰਿ ਹਰਿ ਆਧਾਰੁ ॥੩॥

The humble servant of the Lord leans on the Support of the Lord, Har, Har.
||3||

ਸਰਬ ਰੰਗ ਇਕ ਰੰਗ ਮਾਹਿ ॥

All love is contained in the Love of the One Lord.

ਸਰਬ ਸੁਖਾ ਸੁਖ ਹਰਿ ਕੈ ਨਾਇ ॥

All comforts are contained in the Comfort of the Lord's Name.

ਤਿਸਹਿ ਪਰਾਪਤਿ ਇਹੁ ਨਿਧਾਨੁ ॥

He alone receives this treasure,

ਨਾਨਕ ਗੁਰੁ ਜਿਸੁ ਕਰੇ ਦਾਨੁ ॥੪॥੨॥

O Nanak, unto whom the Guru gives His gift. ||4||2||